

ਗਉੜੀ ਮਹਲਾ ੫ ॥ ਤੂੰ ਸਮਰਥੁ ਤੂੰਹੈ ਮੇਰਾ ਸੁਆਮੀ ॥ ਸਭੁ ਕਿਛੁ ਤੁਮ ਤੇ ਤੂੰ ਅੰਤਰਜਾਮੀ ॥ ੧॥
 ਪਾਰਬ੍ਰਹਮ ਪੂਰਨ ਜਨ ਓਟ ॥ ਤੇਰੀ ਸਰਣਿ ਉਧਰਹਿ ਜਨ ਕੋਟਿ ॥ ੧॥ ਰਹਾਉ ॥ ਜੇਤੇ ਜੀਅ ਤੇਤੇ
 ਸਭਿ ਤੇਰੇ ॥ ਤੁਮਰੀ ਕ੍ਰਿਪਾ ਤੇ ਸੂਖ ਘਨੇਰੇ ॥੨॥ ਜੋ ਕਿਛੁ ਵਰਤੈ ਸਭ ਤੇਰਾ ਭਾਣਾ ॥ ਹੁਕਮੁ ਬੂਝੈ ਸੋ
 ਸਚਿ ਸਮਾਣਾ ॥ ੩॥ ਕਰਿ ਕਿਰਪਾ ਦੀਜੈ ਪ੍ਰਭ ਦਾਨੁ ॥ ਨਾਨਕ ਸਿਮਰੈ ਨਾਮੁ ਨਿਧਾਨੁ
 ॥੪॥੬੬॥੧੩੫॥ {ਪੰਨਾ 193}

ਪਦਅਰਥ:- ਸਮਰਥੁ—ਸਾਰੀਆਂ ਤਾਕਤਾਂ ਦਾ ਮਾਲਕ, ਸਭ ਕੁਝ ਕਰਨ ਜੋਗਾ।

ਸੁਆਮੀ—ਮਾਲਕ। ਤੁਮ ਤੇ—ਤੈਥੋਂ, ਤੇਰੀ ਮਰਜ਼ੀ ਨਾਲ। ਅੰਤਰਜਾਮੀ—ਦਿਲ ਦੀ ਜਾਣਨ ਵਾਲਾ।1।

ਪਾਰਬ੍ਰਹਮ—ਹੇ ਪਾਰਬ੍ਰਹਮ ਪ੍ਰਭੂ! ਪੂਰਨ—ਹੇ ਸਰਬ-ਵਿਆਪਕ ਪ੍ਰਭੂ! ਜਨ—ਸੇਵਕ। ਉਧਰਹਿ—(ਸੰਸਾਰ-
 ਸਮੁੰਦਰ ਤੋਂ) ਬਚ ਜਾਂਦੇ ਹਨ। ਕੋਟਿ—ਕ੍ਰੋੜਾਂ।1। ਰਹਾਉ।

ਜੇਤੇ ਤੇਤੇ—ਜਿਤਨੇ ਭੀ ਹਨ ਉਹ ਸਾਰੇ। ਤੇਤੇ—ਤਿਤਨੇ। ਸਭਿ—ਸਾਰੇ। ਘਨੇਰੇ—ਅਨੇਕਾਂ।2।

ਤੇਰਾ ਭਾਣਾ—ਤੇਰੀ ਰਜ਼ਾ, ਜੋ ਕੁਝ ਤੈਨੂੰ ਪਸੰਦ ਆਉਂਦਾ ਹੈ। ਸਚਿ—ਸਦਾ-ਥਿਰ ਨਾਮ ਵਿਚ।3।

ਪ੍ਰਭ—ਹੇ ਪ੍ਰਭੂ! ਨਾਨਕ—ਹੇ ਨਾਨਕ! ਨਿਧਾਨੁ—ਖਜ਼ਾਨਾ।4।

ਅਰਥ:- ਹੇ ਸਰਬ-ਵਿਆਪਕ ਪਾਰਬ੍ਰਹਮ ਪ੍ਰਭੂ! ਤੇਰੇ ਸੇਵਕਾਂ ਨੂੰ ਤੇਰਾ ਹੀ ਆਸਰਾ ਹੁੰਦਾ ਹੈ। ਕ੍ਰੋੜਾਂ ਹੀ ਮਨੁੱਖ ਤੇਰੀ
 ਸਰਨ ਪੈ ਕੇ (ਸੰਸਾਰ-ਸਮੁੰਦਰ ਤੋਂ) ਬਚ ਜਾਂਦੇ ਹਨ।1। ਰਹਾਉ।

(ਹੇ ਪਾਰਬ੍ਰਹਮ!) ਤੂੰ ਸਭ ਤਾਕਤਾਂ ਦਾ ਮਾਲਕ ਹੈਂ, ਤੂੰ ਹੀ ਮੇਰਾ ਮਾਲਕ ਹੈਂ (ਮੈਨੂੰ ਤੇਰਾ ਹੀ ਆਸਰਾ ਹੈ)। ਤੂੰ ਸਭ ਦੇ
 ਦਿਲ ਦੀ ਜਾਣਨ ਵਾਲਾ ਹੈਂ। ਜੋ ਕੁਝ ਜਗਤ ਵਿਚ ਹੋ ਰਿਹਾ ਹੈ ਤੇਰੀ ਪ੍ਰੇਰਨਾ ਨਾਲ ਹੀ ਹੋ ਰਿਹਾ ਹੈ।1।

(ਹੇ ਪਾਰਬ੍ਰਹਮ! ਜਗਤ ਵਿਚ) ਜਿਤਨੇ ਭੀ ਜੀਵ ਹਨ, ਸਾਰੇ ਤੇਰੇ ਹੀ ਪੈਦਾ ਕੀਤੇ ਹੋਏ ਹਨ। ਤੇਰੀ ਮਿਹਰ ਨਾਲ ਹੀ
 (ਜੀਵਾਂ ਨੂੰ) ਅਨੇਕਾਂ ਸੁਖ ਮਿਲ ਰਹੇ ਹਨ।2।

(ਹੇ ਪਾਰਬ੍ਰਹਮ! ਸੰਸਾਰ ਵਿਚ) ਜੋ ਕੁਝ ਵਾਪਰ ਰਿਹਾ ਹੈ, ਉਹੀ ਵਾਪਰਦਾ ਹੈ ਜੋ ਤੈਨੂੰ ਚੰਗਾ ਲੱਗਦਾ ਹੈ। ਜੇਹੜਾ
 ਮਨੁੱਖ ਤੇਰੀ ਰਜ਼ਾ ਨੂੰ ਸਮਝ ਲੈਂਦਾ ਹੈ, ਉਹ ਤੇਰੇ ਸਦਾ-ਥਿਰ ਰਹਿਣ ਵਾਲੇ ਨਾਮ ਵਿਚ ਲੀਨ ਰਹਿੰਦਾ ਹੈ।3।

ਹੇ ਨਾਨਕ! (ਆਖ—) ਹੇ ਪ੍ਰਭੂ! ਮਿਹਰ ਕਰ ਕੇ ਆਪਣੇ ਨਾਮ ਦੀ ਦਾਤਿ ਬਖਸ਼ ਤਾ ਕਿ ਤੇਰਾ ਦਾਸ ਨਾਨਕ ਤੇਰਾ
 ਨਾਮ ਸਿਮਰਦਾ ਰਹੇ (ਤੇਰਾ ਨਾਮ ਹੀ ਤੇਰੇ ਦਾਸ ਵਾਸਤੇ ਸਭ ਸੁਖਾਂ ਦਾ) ਖਜ਼ਾਨਾ ਹੈ।4। 66।135।